

ਸੋਰਠਿ ਮਹਲਾ ੫ ॥

Sorat'h, Fifth Mehl:

ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥

The Lord is the Cause of Causes, the Inner-knower, the Searcher of hearts;  
He preserves the honor of His servant.

ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥

He is hailed and congratulated throughout the world, and he tastes the  
sublime essence of the Word of the Guru's Shabad. ||1||

ਪ੍ਰਭ ਜੀ ਤੇਰੀ ਓਟ ਗੁਸਾਈ ॥

Dear God, Lord of the world, You are my only support.

ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ੍ਹ ਧਿਆਈ ॥ ਰਹਾਉ ॥

You are all-powerful, the Giver of Sanctuary; twenty-four hours a day, I  
meditate on You. ||Pause||

ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥

That humble being, who vibrates upon You, O God, is not afflicted by anxiety.

ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥

Attached to the Feet of the True Guru, his fear is dispelled, and within his  
mind, he sings the Glorious Praises of the Lord. ||2||

ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥

He abides in celestial peace and utter ecstasy; the True Guru has comforted  
him.

ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥

He has returned home victorious, with honor, and his hopes have been  
fulfilled. ||3||

ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥

Perfect are the Teachings of the Perfect Guru; Perfect are the actions of God.

ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥

Grasping hold of the Guru's feet, Nanak has crossed over the terrifying world-  
ocean, chanting the Name of the Lord, Har, Har. ||4||26||90||